

ਗਉੜੀ ਮਹਲਾ ੩ ॥

Gauree, Third Mehl:

ਬ੍ਰਹਮਾ ਮੂਲੁ ਵੇਦ ਅਭਿਆਸਾ ॥

Brahma is the founder of the study of the Vedas.

ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥

From him emanated the gods, enticed by desire.

ਤੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥

They wander in the three qualities, and they do not dwell within their own home. ||1||

ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥

The Lord has saved me; I have met the True Guru.

ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥

He has implanted devotional worship of the Lord's Name, night and day. ||1||Pause||

ਤੈ ਗੁਣ ਬਾਣੀ ਬ੍ਰਹਮ ਜੰਜਾਲਾ ॥

The songs of Brahma entangle people in the three qualities.

ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥

Reading about the debates and disputes, they are hit over the head by the Messenger of Death.

ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥

They do not understand the essence of reality, and they gather their worthless bundles of straw. ||2||

ਮਨਮੁਖ ਅਗਿਆਨਿ ਕੁਮਾਰਗਿ ਪਾਏ ॥

The self-willed manmukhs, in ignorance, take the path of evil.

ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥

They forget the Lord's Name, and in its place, they establish all sorts of rituals.

ਭਵਜਲਿ ਡੂਬੇ ਦੂਜੈ ਭਾਏ ॥੩॥

They drown in the terrifying world-ocean, in the love of duality. ||3||

ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥

Driven crazy, infatuated by Maya, they call themselves Pandits - religious scholars;

ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥

stained with corruption, they suffer terrible pain.

ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥

The noose of the Messenger of Death is around their necks; they are constantly tormented by death. ||4||

ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥

The Messenger of Death does not even approach the Gurmukhs.

ਹਉਮੈ ਦੂਜਾ ਸਬਦਿ ਜਲਾਵੈ ॥

Through the Word of the Shabad, they burn away their ego and duality.

ਨਾਮੇ ਰਾਤੇ ਹਰਿ ਗੁਣ ਗਾਵੈ ॥੫॥

Attuned to the Name, they sing the Glorious Praises of the Lord. ||5||

ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥

Maya is the slave of the Lord's devotees; it works for them.

ਚਰਣੀ ਲਾਗੈ ਤਾ ਮਹਲੁ ਪਾਵੈ ॥

One who falls at their feet attains the Mansion of the Lord's Presence.

ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥

He is forever immaculate; he is absorbed in intuitive peace. ||6||

ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥

Those who listen to the Lord's Sermon are seen to be the wealthy people in this world.

ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥

Everyone bows down to them, and adores them, night and day.

ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥

They intuitively savor the Glories of the True Lord within their minds. ||7||

ਪੂਰੈ ਸਤਿਗੁਰਿ ਸਬਦੁ ਸੁਣਾਇਆ ॥

The Perfect True Guru has revealed the Shabad;

ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥

it eradicates the three qualities, and attunes the consciousness to the fourth state.

ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥

O Nanak, subduing egotism, one is absorbed into God. ||8||4||